

# **Telephone conversation between Prime Minister and His Excellency Joseph R. Biden, President of the United States of America**

February 08, 2021

## **ਪ੍ਰਧਾਨ ਮੰਤਰੀ, ਸ਼੍ਰੀ ਨਰੋਂਦਰ ਮੋਦੀ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਜੋਸਫ਼ ਆਰ. ਬਾਈਡਨ ਦਰਮਿਆਨ ਟੈਲੀਫੋਨ 'ਤੇ ਗੱਲਬਾਤ**

ਫਰਵਰੀ 08, 2021

ਪ੍ਰਧਾਨ ਮੰਤਰੀ, ਸ਼੍ਰੀ ਨਰੋਂਦਰ ਮੋਦੀ ਨੇ ਅੱਜ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਜੋਸਫ਼ ਆਰ. ਬਾਈਡਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਈਡਨ ਨੂੰ ਗਰਮਜੋਸ਼ੀ ਨਾਲ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਰੀ।

ਦੋਹਾਂ ਨੇਤਾਵਾਂ ਨੇ ਖੇਤਰੀ ਵਿਕਾਸ ਅਤੇ ਵਿਆਪਕ ਭੂ-ਰਾਜਨੀਤਿਕ ਸੰਦਰਭ 'ਤੇ ਚਰਚਾ ਕੀਤੀ। ਉਨ੍ਹਾਂ ਨੇ ਸਵੀਕਾਰ ਕੀਤਾ ਕਿ ਭਾਰਤ-ਅਮਰੀਕੀ ਸਾਂਝੇਦਾਰੀ ਲੋਕਤੰਤ੍ਰਕ ਕਦਰਾਂ ਕੀਮਤਾਂ ਅਤੇ ਸਾਂਝੇ ਰਣਨੀਤਕ ਹਿਤਾਂ ਲਈ ਪ੍ਰਤੀਬੱਧਤਾ ਮਜ਼ਬੂਤੀ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਨਿਯਮ ਅਧਾਰਿਤ ਅੰਤਰਰਾਸ਼ਟਰੀ ਵਿਵਸਥਾ ਅਤੇ ਅਜ਼ਾਦ, ਖੁੱਲ੍ਹੇ ਅਤੇ ਸਮਾਵੇਸ਼ੀ ਇੰਡੋ-ਪ੍ਰਸ਼ਾਂਤ ਖੇਤਰ ਨੂੰ ਸੁਨਿਸ਼ਚਿਤ ਕਰਨ ਲਈ ਸਮਾਨ ਸੋਚ ਵਾਲੇ ਦੇਸ਼ਾਂ ਨਾਲ ਕੰਮ ਕਰਨ ਦੀ ਮਹੱਤਤਾ ਨੂੰ ਦੂਹਰਾਇਆ।

ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਬਾਈਡਨ ਨੇ ਗਲੋਬਲ ਜਲਵਾਯੁ ਪਰਿਵਰਤਨ ਦੀ ਚੁਣੌਤੀ ਦੇ ਸਮਾਧਾਨ ਲਈ ਇਕੱਠੇ ਮਿਲ ਕੇ ਕੰਮ ਕਰਨ ਦੀ ਲੋੜ ਨੂੰ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਪੈਰਿਸ ਸਮਝੌਤੇ 'ਤੇ ਫਿਰ ਤੋਂ ਪ੍ਰਤੀਬੱਧਤਾ ਪ੍ਰਗਟਾਉਣ ਲਈ ਰਾਸ਼ਟਰਪਤੀ ਬਾਈਡਨ ਦੇ ਫੈਸਲੇ ਦਾ ਸੁਆਗਤ ਕੀਤਾ ਅਤੇ ਭਾਰਤ ਦੁਆਰਾ ਅਖੁੱਟ ਉਰਜਾ ਦੇ ਖੇਤਰ ਵਿੱਚ ਆਪਣੇ ਨਿਰਧਾਰਿਤ ਮਹੱਤਵਅਕਾਂਖੀ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਇਸ ਸਾਲ ਅਪ੍ਰੈਲ ਵਿੱਚ ਕਲਾਈਮੇਟ ਲੀਡਰਸ ਸਮਿੱਟ ਸੰਮੇਲਨ ਆਯੋਜਿਤ ਕਰਨ ਲਈ ਰਾਸ਼ਟਰਪਤੀ ਬਾਈਡਨ ਦੀ ਪਹਿਲ ਦਾ ਸੁਆਗਤ ਕੀਤਾ ਅਤੇ ਇਸ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਜਾਹਿਰ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਈਡੇਨ ਨੂੰ ਆਪਣੀ ਸੁਵਿਧਾ ਅਨੁਸਾਰ ਜਲਦੀ ਤੋਂ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।

**DISCLAIMER:** This is an approximate translation. The original is available in English on MEA's website and may be referred to as the official press release.